

ਜੈਤਸਰੀ ਮਹਲਾ ੪ ॥ ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ ਰਤਨ ਗਾਹਕੁ  
ਗੁਰੁ ਸਾਧੂ ਦੇਖਿਓ ਤਬ ਰਤਨੁ ਬਿਕਾਨੋ ਲਾਖਾ ॥ ੧॥ ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ ਦੀਨ  
ਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥ ਰਹਾਉ ॥ ਮਨਮੁਖ ਕੋਠੀ  
ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ ਤੇ ਉਝੜਿ ਭਰਮਿ ਮੁਏ ਗਾਵਾਰੀ ਮਾਇਆ  
ਭੁਅੰਗ ਬਿਖੁ ਚਾਖਾ ॥੨॥ ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ ਹਰਿ  
ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ ॥ ੩॥ ਜਿਹਵਾ ਕਿਆ ਗੁਣ ਆਖਿ  
ਵਖਾਣਹੁ ਤੁਮ ਵਡ ਅਗਮ ਵਡ ਪੁਰਖਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਪਾਖਾਣੁ ਡੁਬਤ ਹਰਿ  
ਰਾਖਾ ॥੪॥ {ਪੰਨਾ 666}

ਪਦਾਰਥ:- ਅਮੋਲਕੁ—ਦੁਨੀਆ ਦਾ ਕੋਈ ਭੀ ਪਦਾਰਥ ਜਿਸ ਦੇ ਬਰਾਬਰ ਕੀਮਤੀ ਨਾਹ ਹੋ ਸਕੇ। ਸੀਕਾ—  
ਬਰਾਬਰ। ਕਾਖਾ—ਕੱਖ। ਲਾਖਾ—ਲੱਖਾਂ ਰੁਪਇਆਂ ਤੋਂ।1।

ਮਨਿ—ਮਨ ਵਿਚ। ਗੁਪਤ—ਗੁੱਝਾ। ਹੀਰੁ—ਹੀਰਾ। ਰਾਖਾ—ਰੱਖਿਆ ਹੋਇਆ ਸੀ। ਦਇਆਲਿ—ਦਇਆਲ  
ਨੇ। ਗੁਰਿ ਮਿਲਿਐ—ਗੁਰੂ ਮਿਲਣ ਨਾਲ। ਪਰਾਖਾ—ਪਰਖ ਲਿਆ। ਰਹਾਉ।

ਕੋਠੀ—ਹਿਰਦੇ ਵਿਚ। ਅਗਿਆਨੁ—ਆਤਮਕ ਜੀਵਨ ਵਲੋਂ ਬੇ-ਸਮਝੀ। ਘਰਿ—ਹਿਰਦੇ ਵਿਚ। ਨ ਲਾਖਾ—ਨਾਹ  
ਲਖਿਆ। ਉਝੜਿ—ਉਜਾੜ ਵਿਚ, ਕੁਰਾਹੇ। ਭਰਮਿ—ਭਟਕਣਾ ਵਿਚ। ਤੇ—ਉਹ (ਬਹੁ-ਵਚਨ)। ਮੁਏ—  
ਆਤਮਕ ਮੌਤੇ ਮਰ ਗਏ। ਭੁਅੰਗ—ਸੱਪ। ਬਿਖੁ—ਜ਼ਹਰ।2।

ਹਰਿ—ਹੇ ਹਰੀ! ਨੀਕੇ ਸਾਧ—ਚੰਗੇ ਸੰਤ ਜਨ। ਸਾਧੂ—ਗੁਰੂ। ਰਾਖਾ—ਰੱਖ। ਅੰਗੀਕਾਰੁ—ਮਦਦ। ਪ੍ਰਭ—ਹੇ  
ਪ੍ਰਭੂ! ਪਾਖਾ—ਪੱਖ, ਸਰਨ। ਭਾਗਿ—ਭੱਜ ਕੇ।3।

ਵਖਾਣਹੁ—ਅਸੀਂ ਬਿਆਨ ਕਰੀਏ। ਅਗਮ—ਅਪਹੁੰਚ। ਪਾਖਾਣ—ਪੱਥਰ। ਰਾਖਾ—ਰੱਖ ਲਿਆ।4।

ਅਰਥ:- ਹੇ ਭਾਈ! ਮੇਰੇ ਮਨ ਵਿਚ ਪਰਮਾਤਮਾ ਨੇ ਆਪਣਾ ਨਾਮ-ਹੀਰਾ ਲੁਕਾ ਕੇ ਰੱਖਿਆ ਹੋਇਆ ਸੀ। ਦੀਨਾਂ ਉਤੇ  
ਦਇਆ ਕਰਨ ਵਾਲੇ ਉਸ ਹਰੀ ਨੇ ਮੈਨੂੰ ਗੁਰੂ ਮਿਲਾ ਦਿੱਤਾ। ਗੁਰੂ ਮਿਲਣ ਨਾਲ ਮੈਂ ਉਹ ਹੀਰਾ ਪਰਖ ਲਿਆ (ਮੈਂ  
ਉਸ ਹੀਰੇ ਦੀ ਕਦਰ ਸਮਝ ਲਈ)। ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਬੜਾ ਹੀ ਕੀਮਤੀ ਹੀਰਾ ਹੈ ਲਾਲ ਹੈ, ਪਰ ਗਾਹਕ ਤੋਂ ਬਿਨਾ ਇਹ ਹੀਰਾ ਕੱਖ  
ਵਰਗਾ ਹੋਇਆ ਪਿਆ ਹੈ। ਜਦੋਂ ਇਸ ਰਤਨ ਦਾ ਗਾਹਕ ਗੁਰੂ ਮਿਲ ਪਿਆ, ਤਦੋਂ ਇਹ ਰਤਨ ਲੱਖੀਂ ਰੁਪਈਂ  
ਵਿਕਣ ਲੱਗ ਪਿਆ।1।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਹਿਰਦੇ ਵਿਚ ਆਤਮਕ ਜੀਵਨ ਵਲੋਂ ਬੇ-ਸਮਝੀ (ਦਾ)  
ਹਨੇਰਾ ਪਿਆ ਰਹਿੰਦਾ ਹੈ, (ਤਾਹੀਏਂ) ਉਹਨਾਂ ਨੇ ਆਪਣੇ ਹਿਰਦੇ-ਘਰ ਵਿਚ ਟਿਕਿਆ ਹੋਇਆ ਨਾਮ-ਰਤਨ (ਕਦੇ)  
ਨਹੀਂ ਵੇਖਿਆ। ਉਹ ਮਨੁੱਖ ਮਾਇਆ-ਸਪਣੀ (ਦੇ ਮੋਹ) ਦਾ ਜ਼ਹਿਰ ਖਾਂਦੇ ਰਹਿੰਦੇ ਹਨ, (ਇਸ ਵਾਸਤੇ) ਉਹ ਮੂਰਖ  
ਭਟਕਣਾ ਦੇ ਕਾਰਨ ਕੁਰਾਹੇ ਪੈ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ।2।

ਹੇ ਹਰੀ! ਮੈਨੂੰ ਚੰਗੇ ਸੰਤ ਜਨ ਮਿਲਾ, ਮੈਨੂੰ ਗੁਰੂ ਦੀ ਸਰਨ ਵਿਚ ਰੱਖ। ਹੇ ਪ੍ਰਭੂ! ਹੇ ਮਾਲਕ! ਮੇਰੀ ਮਦਦ ਕਰ। ਮੈਂ ਹੋਰ  
ਪਾਸੇ ਛੱਡ ਕੇ ਤੇਰੀ ਸਰਨ ਆ ਪਿਆ ਹਾਂ।3।

ਹੇ ਪ੍ਰਭੂ! ਤੂੰ ਵੱਡਾ ਪੁਰਖ ਹੈ, ਤੂੰ ਅਪਹੁੰਚ ਹੈ, ਅਸੀਂ ਆਪਣੀ ਜੀਭ ਨਾਲ ਤੇਰੇ ਕੇਹੜੇ ਕੇਹੜੇ ਗੁਣ ਆਖ ਕੇ ਦੱਸ  
ਸਕਦੇ ਹਾਂ? ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਕੀਤੀ, ਉਸ ਪੱਥਰ ਨੂੰ (ਸੰਸਾਰ-ਸਮੁੰਦਰ

ਵਿਚ) ਡੱਬਦੇ ਨੂੰ ਉਸ ਨੇ ਬਚਾ ਲਿਆ।4।2।